

ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ ਤਾਪ ਰੋਗ
ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥ ੧॥ ਮੇਰਾ ਗੁਰੁ ਪੂਰਾ ਸੁਖਦਾਤਾ ॥ ਕਰਣ ਕਾਰਣ
ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ
ਨਾਨਕ ਭਏ ਦਇਆਲਾ ॥ ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ
॥੨॥੧੫॥੪੩॥ {ਪੰਨਾ 619}

ਪਦਅਰਥ:- ਸਿਮਰਿ ਸਿਮਰਿ—ਮੁੜ ਮੁੜ ਯਾਦ ਕਰ ਕੇ। ਸਗਲਾ—ਸਾਰਾ। ਗੁਰ ਬਚਨੀ—ਗੁਰੂ ਦੇ ਬਚਨਾਂ ਉੱਤੇ
ਤੁਰ ਕੇ।1।

ਕਰਣ ਕਾਰਣ—ਜਗਤ ਦਾ ਮੂਲ। ਸਮਰਥ—ਸਾਰੀਆਂ ਤਾਕਤਾਂ ਦਾ ਮਾਲਕ। ਬਿਧਾਤਾ—ਸਿਰਜਣਹਾਰ।
ਰਹਾਉ।

ਬਿਨੋਦ—ਕੌਤਕ, ਤਮਾਸ਼ੇ, ਖੁਸ਼ੀਆਂ। ਜੈ ਜੈ ਕਾਰ—ਸੋਭਾ। ਭੀਤਰਿ—ਵਿਚ।2।

ਅਰਥ:- ਹੇ ਭਾਈ! ਮੇਰਾ ਗੁਰੂ ਸਭ ਗੁਣਾਂ ਨਾਲ ਭਰਪੂਰ ਹੈ, ਸਾਰੇ ਸੁਖ ਬਖਸ਼ਣ ਵਾਲਾ ਹੈ। ਗੁਰੂ ਉਸ ਸਰਬ-
ਵਿਆਪਕ ਸਿਰਜਣਹਾਰ ਦਾ ਰੂਪ ਹੈ ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਭ ਤਾਕਤਾਂ ਦਾ ਮਾਲਕ ਹੈ। ਰਹਾਉ।

(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਉਹ) ਮੁੜ ਮੁੜ ਗੁਰੂ ਸਤਿਗੁਰੂ (ਦੀ ਬਾਣੀ) ਨੂੰ ਚੇਤੇ ਕਰ ਕੇ
ਆਪਣਾ ਹਰੇਕ ਕਿਸਮ ਦਾ ਦੁੱਖ ਦੂਰ ਕਰ ਲੈਂਦਾ ਹੈ। ਗੁਰੂ ਦੇ ਬਚਨਾਂ ਉੱਤੇ ਤੁਰ ਕੇ ਉਸ ਦੇ ਸਾਰੇ ਕਲੇਸ਼ ਸਾਰੇ ਰੋਗ
ਦੂਰ ਹੋ ਜਾਂਦੇ ਹਨ, ਉਹ ਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ।1।

ਹੇ ਨਾਨਕ! (ਆਖ—ਹੇ ਭਾਈ! ਜੇ ਤੇਰੇ ਉੱਤੇ) ਸਤਿਗੁਰੂ ਜੀ ਦਇਆਵਾਨ ਹੋਏ ਹਨ, ਤਾਂ ਤੂੰ ਪ੍ਰਭੂ ਦੀ ਸਿਫਤਿ-
ਸਾਲਾਹ ਦੇ ਗੀਤ ਗਾਂਦਾ ਰਿਹਾ ਕਰ, (ਸਿਫਤਿ-ਸਾਲਾਹ ਦੀ ਬਰਕਤਿ ਨਾਲ ਤੇਰੇ ਅੰਦਰ) ਅਨੰਦ ਖੁਸ਼ੀਆਂ ਸੁਖ
ਬਣੇ ਰਹਿਣਗੇ। (ਸਿਫਤਿ-ਸਾਲਾਹ ਦਾ ਸਦਕਾ) ਜਗਤ ਵਿਚ ਸੋਭਾ ਮਿਲਦੀ ਹੈ। (ਇਹ ਨਿਸ਼ਚਾ ਬਣਿਆ ਰਹਿੰਦਾ
ਹੈ ਕਿ) ਪਰਮਾਤਮਾ (ਸਦਾ ਸਿਰ ਉੱਤੇ) ਰਾਖਾ ਹੈ।2।15। 43।